

ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ
ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ
ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ
ਮਨੁਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ
ਸਮਾਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ
ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ
ਪਾਰਾਵਾਰੇ ॥ ਤੁਮ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ
॥੪॥੩੬॥ {ਪੰਨਾ 379}

ਪਦਅਰਥ:- ਮਦ—ਅਹੰਕਾਰ। ਮਤਸਰ—ਈਰਖਾ। ਏ—ਇਹ ਸਾਰੇ {ਬਹੁ-ਵਚਨ}। ਸਭਿ—ਸਾਰੇ। ਜੂਐ—ਜੂਏ
ਵਿਚ। ਭੀਤਰਿ—ਅੰਦਰ। ਵਾਰੇ—ਲੈ ਆਂਦੇ।1।

ਚੂਕੇ—ਮੁੱਕ ਗਏ। ਭਾਰੇ—ਜ਼ਿੰਮੇਵਾਰੀਆਂ। ਗੁਰਿ—ਗੁਰੂ ਨੇ। ਖਿਨ ਮਹਿ—ਬੜੀ ਹੀ ਛੇਤੀ।1। ਰਹਾਉ।

ਰੇਨੁ—ਚਰਨ-ਧੂੜ। ਮਨੁਆ—ਮਨ। ਦੀਸਹਿ—ਦਿੱਸਦੇ ਹਨ। ਮਧੇ—ਵਿਚ। ਸਮਾਰੇ—ਸੰਭਾਲ ਕਰਦਾ ਹੈ।2।

ਏਕੈ ਪਾਸਾਰੇ—ਇੱਕ ਪ੍ਰਭੂ ਦਾ ਹੀ ਖਿਲਾਰਾ। ਸਾਧ ਜਨ—ਭਲੇ ਮਨੁੱਖ। ਉਧਾਰੇ—(ਵਿਕਾਰਾਂ ਤੋਂ) ਬਚਾ ਲਏ।3।

ਗਹਿਰ—ਡੂੰਘਾ। ਗੰਭੀਰ—ਵੱਡੇ ਜਿਗਰੇ ਵਾਲਾ। ਗੁਸਾਈ—ਸ੍ਰਿਸ਼ਟੀ ਦਾ ਮਾਲਕ। ਪਾਰਾਵਾਰੇ—ਪਾਰ ਅਵਾਰ,
ਪਾਰਲਾ ਬੰਨਾ ਤੇ ਉਰਲਾ ਬੰਨਾ। ਤੇ—ਤੋਂ, ਨਾਲ। ਕਉ—ਨੂੰ।4।

ਅਰਥ:- (ਹੇ ਭਾਈ!) ਸਾਧ ਸੰਗਤਿ ਵਿਚ ਮਿਲ ਬੈਠਿਆਂ ਮਨ ਪਵਿਤ੍ਰ ਹੋ ਜਾਂਦਾ ਹੈ, (ਸਾਧ ਸੰਗਤਿ ਵਿਚ ਬੈਠਣ
ਵਾਲੇ ਨੂੰ) ਪੂਰੇ ਗੁਰੂ ਨੇ ਇਕ ਖਿਨ ਵਿਚ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲਿਆ, ਉਸ ਦੇ ਜਨਮ ਮਰਨ ਦੇ
ਗੇੜ ਮੁੱਕ ਗਏ ਉਸ ਦੀਆਂ (ਆਪਣੇ ਆਪ ਆਪਣੇ ਸਿਰ ਉਤੇ ਲਈਆਂ) ਜ਼ਿੰਮੇਵਾਰੀਆਂ ਮੁੱਕ ਗਈਆਂ।1। ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਬੈਠਦਾ ਹੈ ਉਹ) ਕਾਮ, ਕ੍ਰੋਧ, ਮਾਇਆ ਦਾ ਮੋਹ, ਅਹੰਕਾਰ,
ਈਰਖਾ—ਇਹਨਾਂ ਸਾਰੇ ਵਿਕਾਰਾਂ ਨੂੰ (ਮਾਨੋ) ਜੂਏ ਦੀ ਬਾਜ਼ੀ ਵਿਚ ਖੇਡ ਕੇ ਹਾਰ ਦੋਂਦਾ ਹੈ ਅਤੇ ਸਤ ਸੰਤੋਖ
ਦਇਆ ਧਰਮ ਸੱਚ—ਇਹਨਾਂ ਗੁਣਾਂ ਨੂੰ ਆਪਣੇ ਹਿਰਦੇ-ਘਰ ਵਿਚ ਲੈ ਆਉਂਦਾ ਹੈ।1।

(ਹੇ ਭਾਈ! ਜੇਹੜਾ ਮਨੁੱਖ ਸੰਗਤਿ ਵਿਚ ਬੈਠਦਾ ਹੈ ਉਸ ਦਾ) ਮਨ ਸਭਨਾਂ ਦੀ ਚਰਨ-ਧੂੜ ਬਣ ਜਾਂਦਾ ਹੈ ਉਸ ਨੂੰ
(ਸ੍ਰਿਸ਼ਟੀ ਦੇ) ਸਾਰੇ ਜੀਵ ਪਿਆਰੇ ਮਿੱਤਰ ਦਿੱਸਦੇ ਹਨ (ਉਸ ਨੂੰ ਪ੍ਰਤੱਖ ਦਿੱਸਦਾ ਹੈ ਕਿ) ਪਿਆਰਾ ਪਾਲਣਹਾਰ
ਪ੍ਰਭੂ ਸਭ ਜੀਵਾਂ ਵਿਚ ਮੌਜੂਦ ਹੈ ਤੇ ਸਭ ਜੀਵਾਂ ਨੂੰ ਦਾਤਾਂ ਦੇ ਦੇ ਕੇ ਸਭ ਦੀ ਸੰਭਾਲ ਕਰ ਰਿਹਾ ਹੈ।2।

(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਆਉਂਦੇ ਹਨ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਸਾਰੇ
ਮਨੁੱਖ ਗੁਰਮੁਖਿ ਬਣ ਜਾਂਦੇ ਹਨ, ਇਕ ਪਰਮਾਤਮਾ ਦੇ ਨਾਮ ਦਾ ਧਿਆਨ ਧਰ ਕੇ ਉਹ ਹੋਰ ਅਨੇਕਾਂ ਨੂੰ ਵਿਕਾਰਾਂ ਤੋਂ
ਬਚਾ ਲੈਂਦੇ ਹਨ (ਉਹਨਾਂ ਨੂੰ ਨਿਸ਼ਚਾ ਬਣ ਜਾਂਦਾ ਹੈ ਕਿ ਸਾਰੇ ਸੰਸਾਰ ਵਿਚ) ਪਰਮਾਤਮਾ ਆਪ ਹੀ ਆਪ ਵੱਸ ਰਿਹਾ
ਹੈ, ਇਹ ਸਾਰਾ ਜਗਤ ਉਸ ਇੱਕ ਪਰਮਾਤਮਾ ਦਾ ਹੀ ਖਿਲਾਰਾ ਹੈ।3।

ਹੇ ਨਾਨਕ! (ਆਖ—) ਹੇ ਡੂੰਘੇ ਪ੍ਰਭੂ! ਹੇ ਵੱਡੇ ਜਿਗਰੇ ਵਾਲੇ ਪ੍ਰਭੂ! ਹੇ ਬੇਅੰਤ ਗੁਸਾਈ! ਤੇਰੇ ਗੁਣਾਂ ਦਾ ਅੰਤ ਨਹੀਂ ਪੈ
ਸਕਦਾ, ਤੇਰੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ, ਜੇਹੜਾ ਭੀ ਕੋਈ ਜੀਵ ਤੇਰੇ ਗੁਣ ਗਾਂਦਾ
ਹੈ, ਜੇਹੜਾ ਭੀ ਕੋਈ ਤੇਰਾ ਨਾਮ ਸਿਮਰ ਸਿਮਰ ਕੇ ਤੇਰੇ ਅੱਗੇ ਸਿਰ ਨਿਵਾਂਦਾ ਹੈ ਉਹ ਇਹ ਸਭ ਕੁਝ ਤੇਰੀ ਮੇਹਰ
ਨਾਲ ਹੀ ਕਰਦਾ ਹੈ।4। 36।